



Punjab Government Gazette

Published by Authority

No.8]

CHANDIGARH, FRIDAY, FEBRUARY 21, 2025 (PHALGUNA 2, 1946 SAKA)

PART I

Punjab Government Notifications and Orders

ਪੰਜਾਬ ਸਰਕਾਰ

ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ

(ਤਕਨੀਕੀ ਸਿੱਖਿਆ-2 ਸ਼ਾਖਾ)

ਹੁਕਮ

ਸ਼੍ਰੀਮਤੀ ਰੋਜ਼ੀ ਗੁਪਤਾ, ਸੀਨੀਅਰ ਲੈਕਚਰਾਰ, ਕੈਮਿਸਟਰੀ, ਸਰਕਾਰੀ ਬਹੁਤਕਨੀਕੀ ਕਾਲਜ, ਹੁਸ਼ਿਆਰਪੁਰ ਨੂੰ 58 ਸਾਲ ਦੀ ਉਮਰ ਪੂਰੀ ਕਰਨ ਤੇ ਮਿਤੀ 31.12.2024 (ਬਾਅਦ ਦੁਪਹਿਰ) ਤੋਂ ਸਰਕਾਰੀ ਸੇਵਾ ਤੋਂ ਹੇਠ ਦਰਸਾਈਆਂ ਸ਼ਰਤਾਂ ਤੇ ਸੇਵਾ ਨਿਵਿਰਤ ਕੀਤਾ ਜਾਂਦਾ ਹੈ:-

ਉ) ਜੇਕਰ ਅਧਿਕਾਰੀ ਵਿਰੁੱਧ ਕਿਸੇ ਕਿਸਮ ਦਾ ਕੋਈ ਵੀ ਬਕਾਇਆ/ਅਨੁਸ਼ਾਸ਼ਨੀ ਕਾਰਵਾਈ/ਇੰਨਕੁਆਰੀ ਨਿਯਮਾਂ ਅਧੀਨ ਚਲਦੀ ਹੋਵੇ ਜਾਂ ਕੋਈ ਦੇਣਦਾਰੀਆਂ ਹੋਣ ਜਾਂ ਕਿਸੇ ਅਦਾਲਤ ਵਿੱਚ ਕੋਈ ਕੇਸ ਇਨ੍ਹਾਂ ਵਿਰੁੱਧ ਲੰਬਿਤ ਹੋਵੇ ਤਾਂ ਰਿਟਾਇਰਮੈਂਟ ਦੇ ਹੁਕਮਾਂ ਤੇ ਇਸਦਾ ਕੋਈ ਅਸਰ ਨਹੀਂ ਹੋਵੇਗਾ।

ਅ) ਅਧਿਕਾਰੀ ਵਿਰੁੱਧ ਭਵਿੱਖ ਵਿੱਚ ਜੇਕਰ ਕੋਈ ਕਰੀਮੀਨਲ, ਸਿਵਲ ਕੇਸ ਜਾਂ ਅਨੁਸ਼ਾਸ਼ਨੀ ਕਾਰਵਾਈ ਕਰਨ ਬਾਰੇ ਮਾਮਲਾ ਪਿਆਨ ਵਿੱਚ ਆਉਂਦਾ ਹੈ ਤਾਂ ਉਸ ਵਿਰੁੱਧ ਪੰਜਾਬ ਸੀ.ਐਸ.ਆਰ. ਭਾਗ-II ਦੇ ਨਿਯਮ 2.2 ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਕੋਈ ਰਿਕਵਰੀ ਕਿਸੇ ਸਟੇਜ ਤੇ ਸਾਹਮਣੇ ਆਉਂਦੀ ਹੈ ਤਾਂ ਉਸਦੀ ਭਰਪਾਈ ਉਸ ਦੀ ਗਰੈਚੂਟੀ/ਪੈਨਸ਼ਨ ਵਿੱਚੋਂ ਕਰ ਲਈ ਜਾਵੇਗੀ।

2. ਇਹ ਹੁਕਮ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤੇ ਜਾਂਦੇ ਹਨ।

ਚੰਡੀਗੜ੍ਹ

ਮਿਤੀ 31 ਦਸੰਬਰ, 2024

ਵਿਵੇਕ ਪ੍ਰਤਾਪ ਸਿੰਘ, ਆਈ.ਏ.ਐਸ.,

ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ,

ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ